

ਸਾਰਗ ਮਹਲਾ ੫ ॥ ਹਰਿ ਕਾਟੀ ਕੁਟਿਲਤਾ ਕੁਠਾਰਿ ॥ ਭ੍ਰਮ ਬਨ ਦਹਨ ਭਏ ਖਿਨ ਭੀਤਰਿ ਰਾਮ  
ਨਾਮ ਪਰਹਾਰਿ ॥੧॥ ਰਹਾਉ ॥ ਕਾਮ ਕ੍ਰੋਧ ਨਿੰਦਾ ਪਰਹਰੀਆ ਕਾਢੇ ਸਾਧੂ ਕੈ ਸੰਗਿ ਮਾਰਿ ॥ ਜਨਮੁ  
ਪਦਾਰਥੁ ਗੁਰਮੁਖਿ ਜੀਤਿਆ ਬਹੁਰਿ ਨ ਜੁਐ ਹਾਰਿ ॥੧॥ ਆਠ ਪਹਰ ਪ੍ਰਭ ਕੇ ਗੁਣ ਗਾਵਹ ਪੂਰਨ  
ਸਬਦਿ ਬੀਚਾਰਿ ॥ ਨਾਨਕ ਦਾਸਨਿ ਦਾਸੁ ਜਨੁ ਤੇਰਾ ਪੁਨਹ ਪੁਨਹ ਨਮਸਕਾਰਿ ॥ ੨॥੮੯॥੧੧੨॥  
{ਪੰਨਾ 1225-1226}

ਪਦਅਰਥ:- ਕੁਟਿਲ—ਵਿੰਗੀਆਂ ਚਾਲਾਂ ਚੱਲਣ ਵਾਲਾ, ਖੋਟਾ। ਕੁਟਿਲਤਾ—ਮਨ ਦਾ ਵਿੰਗ, ਖੋਟਾ। ਕੁਠਾਰਿ—  
ਕੁਹਾੜੇ ਨਾਲ। ਭ੍ਰਮ—ਭਟਕਣਾ। ਭ੍ਰਮ ਬਨ—ਭਟਕਣਾਂ ਦੇ ਜੰਗਲ। ਦਹਨ ਭਏ—ਸੜ ਗਏ। ਪਰਹਾਰਿ—ਚੋਟ  
ਨਾਲ। 1। ਰਹਾਉ।

ਪਰਹਰੀਆ—ਦੂਰ ਕਰ ਦਿੱਤੀ। ਸਾਧੂ ਕੈ ਸੰਗਿ—ਗੁਰੂ ਦੀ ਸੰਗਤਿ ਵਿਚ। ਮਾਰਿ—ਮਾਰ ਕੇ। ਗੁਰਮੁਖਿ—ਗੁਰੂ ਦੇ  
ਸਨਮੁਖ ਰਹਿਣ ਵਾਲਾ ਮਨੁੱਖ। ਬਹੁਰਿ—ਮੁੜ। ਜੁਐ—ਜੁਏ ਵਿਚ। ਹਾਰਿ—ਹਾਰ ਕੇ। 1।

ਗਾਵਹ—ਆਓ, ਭਾਈ! ਅਸੀਂ ਗਾਵੀਏ—{ਵਰਤਮਾਨ ਕਾਲ, ਉੱਤਮ ਪੁਰਖ, ਬਹੁ-ਵਚਨ}। ਸਬਦਿ—ਸ਼ਬਦ ਦੀ  
ਰਾਹੀਂ। ਬੀਚਾਰਿ—ਵਿਚਾਰ ਕੇ, ਮਨ ਵਿਚ ਵਸਾ ਕੇ। ਦਾਸਨਿ ਦਾਸੁ—ਦਾਸਾਂ ਦਾ ਦਾਸ। ਪੁਨਹੁ ਪੁਨਹੁ—ਮੁੜ  
ਮੁੜ। 2।

ਅਰਥ:- ਹੇ ਭਾਈ! ਪਰਮਾਤਮਾ ਨੇ (ਜਿਸ ਮਨੁੱਖ ਦੇ) ਮਨ ਦਾ ਖੋਟ (ਮਾਨੋ) ਕੁਹਾੜੇ ਨਾਲ ਕੱਟ ਦਿੱਤਾ, ਉਸ ਦੇ  
ਅੰਦਰੋਂ ਪ੍ਰਭੂ ਦੇ ਨਾਮ ਦੀ ਚੋਟ ਨਾਲ ਇਕ ਖਿਨ ਵਿਚ ਹੀ ਭਟਕਣਾ ਦੇ ਜੰਗਲਾਂ ਦੇ ਜੰਗਲ ਹੀ ਸੜ (ਕੇ ਸੁਆਹ ਹੋ)  
ਗਏ। 1। ਰਹਾਉ।

ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿ ਕੇ ਕਾਮ ਕ੍ਰੋਧ ਨਿੰਦਾ ਆਦਿਕ  
ਵਿਕਾਰਾਂ ਨੂੰ (ਆਪਣੇ ਅੰਦਰੋਂ) ਦੂਰ ਕਰ ਦੋਂਦਾ ਹੈ ਮਾਰ ਮਾਰ ਕੇ ਕੱਢ ਦੋਂਦਾ ਹੈ ਗੁਰਮੁਖ ਇਸ ਕੀਮਤੀ ਮਨੁੱਖਾ  
ਜਨਮ ਨੂੰ (ਵਿਕਾਰਾਂ ਦੇ ਟਾਕਰੇ ਤੇ) ਕਾਮਯਾਬ ਬਣਾ ਲੈਂਦਾ ਹੈ, ਫਿਰ ਕਦੇ ਇਸ ਨੂੰ ਜੁਏ ਵਿਚ ਹਾਰ ਕੇ ਨਹੀਂ  
ਜਾਂਦਾ। 1।

ਹੇ ਭਾਈ! ਆਓ, ਰਲ ਕੇ ਸਰਬ-ਵਿਆਪਕ ਪ੍ਰਭੂ ਦੇ ਗੁਣਾਂ ਨੂੰ ਗੁਰ-ਸ਼ਬਦ ਦੀ ਰਾਹੀਂ ਮਨ ਵਿਚ ਵਸਾ ਕੇ ਅੱਠੇ ਪਹਰ  
ਉਸ ਦੇ ਗੁਣ ਗਾਂਦੇ ਰਹੀਏ। ਹੇ ਨਾਨਕ! (ਆਖ—) ਹੇ ਪ੍ਰਭੂ! ਮੈਂ ਤੇਰੇ ਦਾਸਾਂ ਦਾ ਦਾਸ ਹਾਂ, (ਤੇਰੇ ਦਰ ਤੇ ਹੀ) ਮੁੜ  
ਮੁੜ ਨਮਸਕਾਰ ਕਰਦਾ ਹਾਂ। 2। 89। 112।